

ਆਸਾ ਮਹਲਾ ੩ ॥

Aasaa, Third Mehl:

ਸਤਿਗੁਰ ਵਿਚਿ ਵਡੀ ਵਡਿਆਈ ॥

Great is the greatness of the True Guru;

ਚਿਰੀ ਵਿਛੁੰਨੇ ਮੇਲਿ ਮਿਲਾਈ ॥

He merges in His Merger, those who have been separated for so long.

ਆਪੇ ਮੇਲੇ ਮੇਲਿ ਮਿਲਾਏ ॥

He Himself merges the merged in His Merger.

ਆਪਣੀ ਕੀਮਤਿ ਆਪੇ ਪਾਏ ॥੧॥

He Himself knows His own worth. ||1||

ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥

How can anyone appraise the Lord's worth?

ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ ॥

Through the Word of the Guru's Shabad, one may merge with the Infinite, Unapproachable and Incomprehensible Lord. ||1||Pause||

ਗੁਰਮੁਖਿ ਕੀਮਤਿ ਜਾਣੈ ਕੋਇ ॥

Few are the Gurmukhs who know His worth.

ਵਿਰਲੇ ਕਰਮਿ ਪਰਾਪਤਿ ਹੋਇ ॥

How rare are those who receive the Lord's Grace.

ਉਚੀ ਬਾਣੀ ਉਚਾ ਹੋਇ ॥

Through the Sublime Bani of His Word, one becomes sublime.

ਗੁਰਮੁਖਿ ਸਬਦਿ ਵਖਾਣੈ ਕੋਇ ॥੨॥

The Gurmukh chants the Word of the Shabad. ||2||

ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥

Without the Name, the body suffers in pain;

ਸਤਿਗੁਰੁ ਭੇਟੇ ਤਾ ਉਤਰੈ ਪੀਰ ॥

but when one meets the True Guru, then that pain is removed.

ਬਿਨੁ ਗੁਰ ਭੇਟੇ ਦੁਖੁ ਕਮਾਇ ॥

Without meeting the Guru, the mortal earns only pain.

ਮਨਮੁਖਿ ਬਹੁਤੀ ਮਿਲੈ ਸਜਾਇ ॥੩॥

The self-willed manmukh receives only more punishment. ||3||

ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥

The essence of the Lord's Name is so very sweet;

ਪੀਵਤ ਰਹੈ ਪੀਆਏ ਸੋਇ ॥

he alone drinks it, whom the Lord causes to drink it.

ਗੁਰ ਕਿਰਪਾ ਤੇ ਹਰਿ ਰਸੁ ਪਾਏ ॥

By Guru's Grace, the essence of the Lord is obtained.

ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥

O Nanak, imbued with the Naam, the Name of the Lord, salvation is attained.

||4||3||42||